

ਮਾਰੂ ਮਹਲਾ ੫ ਘਰੂ ੮ ਅੰਜੁਲੀਆ

Maaroo, Fifth Mehl, Eighth House, Anjulees ~ With Hands Cupped In Prayer:

ੴ ਸਤਿਗੁਰ ਪ੍ਰਸਾਦਿ ॥

One Universal Creator God. By The Grace Of The True Guru:

ਜਿਸੁ ਗ੍ਰਿਹਿ ਬਹੁਤੁ ਤਿਸੈ ਗ੍ਰਿਹਿ ਚਿੰਤਾ ॥

The household which is filled with abundance - that household suffers anxiety.

ਜਿਸੁ ਗ੍ਰਿਹਿ ਥੋਰੀ ਸੁ ਫਿਰੈ ਭ੍ਰਮੰਤਾ ॥

One whose household has little, wanders around searching for more.

ਦੁਹੁ ਬਿਵਸਥਾ ਤੇ ਜੋ ਮੁਕਤਾ ਸੋਈ ਸੁਹੇਲਾ ਭਾਲੀਐ ॥੧॥

He alone is happy and at peace, who is liberated from both conditions. ||1||

ਗ੍ਰਿਹੁ ਰਾਜ ਮਹਿ ਨਰਕੁ ਉਦਾਸ ਕਰੋਧਾ ॥

Householders and kings fall into hell, along with renunciates and angry men,

ਬਹੁ ਬਿਧਿ ਬੇਦ ਪਾਠ ਸਭਿ ਸੋਧਾ ॥

and all those who study and recite the Vedas in so many ways.

ਦੇਹੀ ਮਹਿ ਜੋ ਰਹੈ ਅਲਿਪਤਾ ਤਿਸੁ ਜਨ ਕੀ ਪੂਰਨ ਘਾਲੀਐ ॥੨॥

Perfect is the work of that humble servant, who remains unattached while in the body. ||2||

ਜਾਗਤ ਸੂਤਾ ਭਰਮਿ ਵਿਗੁਤਾ ॥

The mortal sleeps, even while he is awake; he is being plundered by doubt.

ਬਿਨੁ ਗੁਰ ਮੁਕਤਿ ਨ ਹੋਈਐ ਮੀਤਾ ॥

Without the Guru, liberation is not obtained, friend.

ਸਾਧਸੰਗਿ ਤੁਟਹਿ ਹਉ ਬੰਧਨ ਏਕੋ ਏਕੁ ਨਿਹਾਲੀਐ ॥੩॥

In the Saadh Sangat, the Company of the Holy, the bonds of egotism are released, and one comes to behold the One and only Lord. ||3||

ਕਰਮ ਕਰੈ ਤ ਬੰਧਾ ਨਹ ਕਰੈ ਤ ਨਿੰਦਾ ॥

Doing deeds, one is placed in bondage; but if he does not act, he is slandered.

ਮੋਹ ਮਗਨ ਮਨੁ ਵਿਆਪਿਆ ਚਿੰਦਾ ॥

Intoxicated with emotional attachment, the mind is afflicted with anxiety.

ਗੁਰ ਪ੍ਰਸਾਦਿ ਸੁਖੁ ਦੁਖੁ ਸਮ ਜਾਣੈ ਘਟਿ ਘਟਿ ਰਾਮੁ ਹਿਆਲੀਐ ॥੪॥

One who looks alike upon pleasure and pain, by Guru's Grace, sees the Lord in each and every heart. ||4||

ਸੰਸਾਰੈ ਮਹਿ ਸਹਸਾ ਬਿਆਪੈ ॥

Within the world, one is afflicted by skepticism;

ਅਕਥ ਕਥਾ ਅਗੋਚਰ ਨਹੀ ਜਾਪੈ ॥

he does not know the imperceptible Unspoken Speech of the Lord.

ਜਿਸਹਿ ਬੁਝਾਏ ਸੋਈ ਬੂਝੈ ਓਹੁ ਬਾਲਕ ਵਾਰੀ ਪਾਲੀਐ ॥੫॥

He alone understands, whom the Lord inspires to understand. The Lord cherishes him as His child. ||5||

ਛੋਡਿ ਬਹੈ ਤਉ ਛੁਟੈ ਨਾਹੀ ॥

He may try to abandon Maya, but he is not released.

ਜਉ ਸੰਚੈ ਤਉ ਭਉ ਮਨ ਮਾਹੀ ॥

If he collects things, then his mind is afraid of losing them.

ਇਸ ਹੀ ਮਹਿ ਜਿਸ ਕੀ ਪਤਿ ਰਾਖੈ ਤਿਸੁ ਸਾਧੂ ਚਉਰੁ ਢਾਲੀਐ ॥੬॥

I wave the fly-brush over that holy person, whose honor is protected in the midst of Maya. ||6||

ਜੋ ਸੂਰਾ ਤਿਸ ਹੀ ਹੋਇ ਮਰਣਾ ॥

He alone is a warrior hero, who remains dead to the world.

ਜੋ ਭਾਗੈ ਤਿਸੁ ਜੋਨੀ ਫਿਰਣਾ ॥

One who runs away will wander in reincarnation.

ਜੋ ਵਰਤਾਏ ਸੋਈ ਭਲ ਮਾਨੈ ਬੁਝਿ ਹੁਕਮੈ ਦੁਰਮਤਿ ਜਾਲੀਐ ॥੭॥

Whatever happens, accept that as good. Realize the Hukam of His Command, and your evil-mindedness will be burnt away. ||7||

ਜਿਤੁ ਜਿਤੁ ਲਾਵਹਿ ਤਿਤੁ ਤਿਤੁ ਲਗਨਾ ॥

Whatever He links us to, to that we are linked.

ਕਰਿ ਕਰਿ ਵੇਖੈ ਅਪਣੇ ਜਚਨਾ ॥

He acts, and does, and watches over His Creation.

ਨਾਨਕ ਕੇ ਪੂਰਨ ਸੁਖਦਾਤੇ ਤੂ ਦੇਹਿ ਤ ਨਾਮੁ ਸਮਾਲੀਐ ॥੮॥੧॥੭॥

You are the Giver of peace, the Perfect Lord of Nanak; as You grant Your blessings, I dwell upon Your Name. ||8||1||7||